

ਸਿਰੀਰਾਗੁ ਮਹਲਾ ੪ ॥

Siree Raag, Fourth Mehl:

ਗੁਣ ਗਾਵਾ ਗੁਣ ਵਿਥਰਾ ਗੁਣ ਬੋਲੀ ਮੇਰੀ ਮਾਇ ॥

I sing His Glories, I describe His Glories, I speak of His Glories, O my mother.

ਗੁਰਮੁਖਿ ਸਜਣੁ ਗੁਣਕਾਰੀਆ ਮਿਲਿ ਸਜਣੁ ਹਰਿ ਗੁਣ ਗਾਇ ॥

The Gurmukhs, my spiritual friends, bestow virtue. Meeting with my spiritual friends, I sing the Glorious Praises of the Lord.

ਹੀਰੈ ਹੀਰੁ ਮਿਲਿ ਬੇਧਿਆ ਰੰਗਿ ਚਲੁਲੈ ਨਾਇ ॥੧॥

The Diamond of the Guru has pierced the diamond of my mind, which is now dyed in the deep crimson color of the Name. ||1||

ਮੇਰੇ ਗੋਵਿੰਦਾ ਗੁਣ ਗਾਵਾ ਤ੍ਰਿਪਤਿ ਮਨਿ ਹੋਇ ॥

O my Lord of the Universe, singing Your Glorious Praises, my mind is satisfied.

ਅੰਤਰਿ ਪਿਆਸ ਹਰਿ ਨਾਮ ਕੀ ਗੁਰੁ ਤੁਸਿ ਮਿਲਾਵੈ ਸੋਇ ॥੧॥ ਰਹਾਉ ॥

Within me is the thirst for the Lord's Name; may the Guru, in His Pleasure, grant it to me. ||1||Pause||

ਮਨੁ ਰੰਗਹੁ ਵਡਭਾਗੀਹੋ ਗੁਰੁ ਤੁਠਾ ਕਰੇ ਪਸਾਉ ॥

Let your minds be imbued with His Love, O blessed and fortunate ones. By His Pleasure, the Guru bestows His Gifts.

ਗੁਰੁ ਨਾਮੁ ਦ੍ਰਿੜਾਏ ਰੰਗ ਸਿਉ ਹਉ ਸਤਿਗੁਰ ਕੈ ਬਲਿ ਜਾਉ ॥

The Guru has lovingly implanted the Naam, the Name of the Lord, within me; I am a sacrifice to the True Guru.

ਬਿਨੁ ਸਤਿਗੁਰ ਹਰਿ ਨਾਮੁ ਨ ਲਭਈ ਲਖ ਕੋਟੀ ਕਰਮ ਕਮਾਉ ॥੨॥

Without the True Guru, the Name of the Lord is not found, even though people may perform hundreds of thousands, even millions of rituals. ||2||

ਬਿਨੁ ਭਾਗਾ ਸਤਿਗੁਰੁ ਨਾ ਮਿਲੈ ਘਰਿ ਬੈਠਿਆ ਨਿਕਟਿ ਨਿਤ ਪਾਸਿ ॥

Without destiny, the True Guru is not found, even though He sits within the home of our own inner being, always near and close at hand.

ਅੰਤਰਿ ਅਗਿਆਨ ਦੁਖੁ ਭਰਮੁ ਹੈ ਵਿਚਿ ਪੜਦਾ ਦੂਰਿ ਪਈਆਸਿ ॥

There is ignorance within, and the pain of doubt, like a separating screen.

ਬਿਨੁ ਸਤਿਗੁਰ ਭੇਟੇ ਕੰਚਨੁ ਨਾ ਥੀਐ ਮਨਮੁਖੁ ਲੋਹੁ ਬੁਡਾ ਬੇੜੀ ਪਾਸਿ ॥੩॥

Without meeting with the True Guru, no one is transformed into gold. The self-willed manmukh sinks like iron, while the boat is very close. ||3||

ਸਤਿਗੁਰੁ ਬੋਹਿਥੁ ਹਰਿ ਨਾਵੁ ਹੈ ਕਿਤੁ ਬਿਧਿ ਚੜਿਆ ਜਾਇ ॥

The Boat of the True Guru is the Name of the Lord. How can we climb on board?

ਸਤਿਗੁਰ ਕੈ ਭਾਣੈ ਜੋ ਚਲੈ ਵਿਚਿ ਬੋਹਿਥ ਬੈਠਾ ਆਇ ॥

One who walks in harmony with the True Guru's Will comes to sit in this Boat.

ਧੰਨੁ ਧੰਨੁ ਵਡਭਾਗੀ ਨਾਨਕਾ ਜਿਨਾ ਸਤਿਗੁਰੁ ਲਏ ਮਿਲਾਇ ॥੪॥੩॥੬੭॥

Blessed, blessed are those very fortunate ones, O Nanak, who are united with the Lord through the True Guru. ||4||3||67||